

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥

ਪਦਅਰਥ:- ਸੋਚੈ-ਸੁਚਿ ਰੱਖਣ ਨਾਲ, ਪਵਿੱਤਰਤਾ ਕਾਇਮ ਰੱਖਣ ਨਾਲ। ਸੋਚਿ-ਸੁਚਿ, ਪਵਿੱਤਰਤਾ, ਸੁੱਚ। ਨ ਹੋਵਈ-ਨਹੀਂ ਹੋ ਸਕਦੀ। ਸੋਚੀ-ਮੈਂ ਸੁੱਚ ਰੱਖਾਂ। ਚੁਪੈ-ਚੁੱਪ ਕਰ ਰਹਿਣ ਨਾਲ। ਚੁਪ-ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ-ਮੈਂ ਲਾਈ ਰੱਖਾਂ। ਲਿਵ ਤਾਰ-ਲਿਵ ਦੀ ਤਾਰ, ਲਿਵ ਦੀ ਡੋਰ, ਇਕ-ਤਾਰ ਸਮਾਧੀ।

ਨੋਟ:- ਇਸ ਪਉੜੀ ਦੀ ਪੰਜਵੀਂ ਤੁਕ ਪੜ੍ਹਿਆਂ ਇਹ ਪਤਾ ਲੱਗਦਾ ਹੈ ਕਿ ਇਸ ਪਉੜੀ ਵਿਚ ਗੁਰੂ ਨਾਨਕ ਸਾਹਿਬ ਮਨ ਨੂੰ 'ਸਚਿਆਰਾ' ਕਰਨ ਦਾ ਤਰੀਕਾ ਦੱਸ ਰਹੇ ਹਨ। ਸਭ ਤੋਂ ਪਹਿਲਾਂ ਉਹਨਾਂ ਸਾਧਨਾਂ ਦਾ ਜ਼ਿਕਰ ਕਰਦੇ ਹਨ ਜੋ ਹੋਰ ਲੋਕ ਵਰਤ ਰਹੇ ਹਨ। ਤੀਰਥਾਂ ਦਾ ਇਸ਼ਨਾਨ, ਜੰਗਲਾਂ ਵਿਚ ਜਾ ਕੇ ਸਮਾਧੀ ਲਾਉਣੀ, ਮਨ ਨੂੰ ਮਾਇਆ ਵਿਚ ਪਹਿਲਾਂ ਰਜਾ ਲੈਣਾ, ਸ਼ਾਸਤ੍ਰਾਂ ਦੀ ਫਿਲਾਸਫੀ-ਇਹ ਆਮ ਪਰਚਲਤ ਤਰੀਕੇ ਸਨ। ਪਰ ਸਤਿਗੁਰੂ ਜੀ ਇਹਨਾਂ ਤੋਂ ਵੱਖਰਾ ਉਹ ਸਾਧਨ ਦੱਸਦੇ ਹਨ, ਜਿਸ ਨੂੰ ਗੁਰਸਿੱਖੀ ਦਾ ਮੁੱਢਲਾ ਨਿਯਮ ਸਮਝ ਲੈਣਾ ਚਾਹੀਦਾ ਹੈ, ਭਾਵ, ਅਕਾਲ ਪੁਰਖ ਦੀ ਰਜਾ ਵਿਚ ਤੁਰਨਾ।

ਪਹਿਲੀਆਂ ਚੌਹਾਂ ਤੁਕਾਂ ਦੇ ਠੀਕ ਅਰਥ ਸਮਝਣ ਲਈ ਪੰਜਵੀਂ ਤੁਕ ਵਲ ਖਾਸ ਧਿਆਨ ਦੇਣਾ ਜ਼ਰੂਰੀ ਹੈ। 'ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ।' ਇਸ ਤੁਕ ਨੂੰ ਪਹਿਲੀ ਹਰੇਕ ਤੁਕ ਦੇ ਨਾਲ ਪੜ੍ਹਿਆਂ ਸਪੱਸ਼ਟ ਹੋ ਜਾਂਦਾ ਹੈ ਕਿ ਪਹਿਲੀ ਹਰੇਕ ਤੁਕ ਵਿਚ 'ਮਨ' ਦਾ ਹੀ ਜ਼ਿਕਰ ਹੈ। ਪਹਿਲੀ ਤੁਕ ਵਿਚ 'ਮਨ ਦੀ ਸੁੱਚ', ਦੂਜੀ ਵਿਚ 'ਮਨ ਦੀ ਚੁੱਪ', ਤੀਜੀ ਵਿਚ 'ਮਨ ਦੀ ਭੁੱਖ' ਅਤੇ ਚੌਥੀ ਵਿਚ 'ਮਨ ਦੀ ਸਿਆਣਪ' ਦਾ ਹਾਲ ਦੱਸਿਆ ਹੈ।

(ਪ੍ਰ:) ਲਫਜ਼ 'ਸੋਚਿ' ਦੇ ਅਰਥ 'ਸੁੱਚ' ਕਿਉਂ ਕੀਤੇ ਗਏ ਹਨ?

(ਉ:) ਮਨ ਦੀਆਂ ਸੋਚਾਂ ਤੇ ਸਿਆਣਪਾਂ ਨੂੰ ਤਾਂ ਚੌਥੀ ਤੁਕ ਵਿਚ ਵਰਣਨ ਕਰ ਦਿੱਤਾ ਗਿਆ ਹੈ, ਇਸ ਵਾਸਤੇ ਪਹਿਲੀ ਤੁਕ ਵਿਚ ਕੁਝ ਹੋਰ ਖਿਆਲ ਹੈ, ਜੋ ਹੇਠਲੀਆਂ ਤੁਕਾਂ ਗੁਰੂ ਨਾਲ ਪੜ੍ਹਿਆਂ ਸਪੱਸ਼ਟ ਹੋ ਜਾਂਦਾ ਹੈ:-

- (1) ਕਹੁ ਨਾਨਕ ਸਚੁ ਧਿਆਈਐ ॥
ਸੁਚਿ ਹੋਵੈ ਤਾਂ ਸਚੁ ਪਾਈਐ ॥ (ਆਸਾ ਦੀ ਵਾਰ)
- (2) ਸੋਚ ਕਰੈ ਦਿਨਸੁ ਅਰੁ ਰਾਤਿ ॥
ਮਨ ਕੀ ਮੈਲ ਨ ਤਨ ਤੇ ਜਾਤਿ ॥ (ਸੁਖਮਨੀ)
- (3) ਨ ਸੁਚਿ ਸੰਜਮੁ ਤੁਲਸੀ ਮਾਲਾ ॥
ਗੋਪੀ ਕਾਨੁ ਨ ਗਊ ਗੋਆਲਾ ॥
ਤੰਤੁ ਮੰਤੁ ਪਾਖੰਡੁ ਨ ਕੋਈ,
ਨਾ ਕੇ ਵੰਸੁ ਵਜਾਇਦਾ ॥7॥ (ਮਾਰੂ ਮਹਲਾ 1)

'ਸੋਚ' ਦਾ ਅਰਥ ਹੈ 'ਇਸ਼ਨਾਨ', ਅਤੇ 'ਸੁਚਿ' ਦਾ ਅਰਥ ਹੈ 'ਪਵਿੱਤਰਤਾ'। ਇਹਨਾਂ ਹੀ ਦੋ ਸ਼ਬਦਾਂ ਦੀ ਮਿਲਾਵਟ ਦਾ ਸ਼ਬਦ ਹੈ 'ਸੋਚਿ', ਜਿਸ ਦਾ ਅਰਥ ਹੈ ਸੁੱਚ, ਪਵਿੱਤਰਤਾ, ਇਸ਼ਨਾਨ। ਸ਼ਬਦ 'ਸੁਚਿ' ਇਸਤ੍ਰੀ ਲਿੰਗ ਹੈ। ਸੰਸਕ੍ਰਿਤ ਵਿਚ ਭੀ ਇਹ ਇਸੇ ਹੀ ਸ਼ਕਲ ਵਿਚ ਹੈ। ਜਿਵੇਂ ਸ਼ਬਦ 'ਮਨ' ਤੋਂ 'ਮਨਿ' ਬਣਿਆ ਹੈ, ਜਿਸ ਦਾ ਅਰਥ ਹੈ 'ਮਨ ਵਿਚ', ਇਸ ਤਰ੍ਹਾਂ 'ਸੋਚ' ਤੋਂ 'ਸੋਚਿ' ਨਹੀਂ ਬਣ ਸਕਦਾ, ਕਿਉਂਕਿ ਲਫਜ਼ 'ਮਨੁ' ਪੁਲਿੰਗ ਹੈ ਤੇ 'ਸੋਚ' (ਜਿਸ ਦਾ ਅਰਥ 'ਵਿਚਾਰ' ਹੈ) ਇਸਤ੍ਰੀ ਲਿੰਗ ਹੈ। ਸੋ, ਸ਼ਬਦ 'ਸੋਚਿ' ਅਧਿਕਰਨ ਕਾਰਕ ਦੀ (ਿ) ਤੋਂ ਬਿਨਾ ਹੀ ਅਸਲ ਸਰੂਪ ਵਾਲਾ ਸੰਸਕ੍ਰਿਤ ਦਾ ਹੀ ਲਫਜ਼ 'ਸੁਚਿ' ਹੈ, ਜਿਸ ਦਾ ਅਰਥ ਹੈ ਪਵਿੱਤਰਤਾ।

ਅਰਥ:- ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ

ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।

ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥

ਪਦਅਰਥ:- ਭੁਖ-ਤ੍ਰਿਸ਼ਨਾ, ਲਾਲਚ। ਭੁਖਿਆ-ਤ੍ਰਿਸ਼ਨਾ ਦੇ ਅਧੀਨ ਰਿਹਾ। ਨ ਉਤਰੀ-ਦੂਰ ਨਹੀਂ ਹੋ ਸਕਦੀ। ਬੰਨਾ-ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ-ਲੋਕ, ਭਵਣ। ਪੁਰੀਆ ਭਾਰ-ਸਾਰੇ ਲੋਕਾਂ ਦੇ ਭਾਰ। ਭਾਰ-ਪਦਾਰਥਾਂ ਦੇ ਸਮੂਹ। ਸਹਸ-ਹਜ਼ਾਰਾਂ। ਸਿਆਣਪਾ-ਚਤੁਰਾਈਆਂ। ਹੋਹਿ-ਹੋਵਣ। ਇਕ-ਇਕ ਭੀ ਚਤੁਰਾਈ।

ਅਰਥ:- ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੋਂਦੀ।

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਪਦਅਰਥ:- ਕਿਵ-ਕਿਸ ਤਰ੍ਹਾਂ। ਹੋਈਐ-ਹੋ ਸਕੀਦਾ ਹੈ। ਕੂੜੈ ਪਾਲਿ-ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ-(ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ। ਹੁਕਮਿ-ਹੁਕਮ ਵਿਚ। ਰਜਾਈ-ਰਜਾ ਵਾਲਾ, ਅਕਾਲ ਪੁਰਖ। ਨਾਲਿ-ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।॥

ਅਰਥ:- (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।॥

ਭਾਵ:- ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ।